

ਗਉੜੀ ਬੈਰਾਗਣਿ ਮਹਲਾ ੪ ॥

Gauree Bairaagan, Fourth Mehl:

ਕੰਚਨ ਨਾਰੀ ਮਹਿ ਜੀਉ ਲੁਭਤੁ ਹੈ ਮੇਹੁ ਮੀਠਾ ਮਾਇਆ ॥

The soul of the man is lured by gold and women; emotional attachment to Maya is so sweet to him.

ਘਰ ਮੰਦਰ ਘੋੜੇ ਖੁਸੀ ਮਨੁ ਅਨ ਰਸਿ ਲਾਇਆ ॥

The mind has become attached to the pleasures of houses, palaces, horses and other enjoyments.

ਹਰਿ ਪ੍ਰਭੁ ਚਿਤਿ ਨ ਆਵਈ ਕਿਉ ਛੂਟਾ ਮੇਰੇ ਹਰਿ ਰਾਇਆ ॥੧॥

The Lord God does not even enter his thoughts; how can he be saved, O my Lord King? ||1||

ਮੇਰੇ ਰਾਮ ਇਹ ਨੀਚ ਕਰਮ ਹਰਿ ਮੇਰੇ ॥

O my Lord, these are my lowly actions, O my Lord.

ਗੁਣਵੰਤਾ ਹਰਿ ਹਰਿ ਦਇਆਲੁ ਕਰਿ ਕਿਰਪਾ ਬਖਸਿ ਅਵਗਣ ਸਭਿ ਮੇਰੇ ॥੧॥ ਰਹਾਉ ॥

O Lord, Har, Har, Treasure of Virtue, Merciful Lord: please bless me with Your Grace and forgive me for all my mistakes. ||1||Pause||

ਕਿਛੁ ਰੂਪੁ ਨਹੀ ਕਿਛੁ ਜਾਤਿ ਨਾਹੀ ਕਿਛੁ ਢੰਗੁ ਨ ਮੇਰਾ ॥

I have no beauty, no social status, no manners.

ਕਿਆ ਮੁਹੁ ਲੈ ਬੋਲਹ ਗੁਣ ਬਿਹੂਨ ਨਾਮੁ ਜਪਿਆ ਨ ਤੇਰਾ ॥

With what face am I to speak? I have no virtue at all; I have not chanted Your Name.

ਹਮ ਪਾਪੀ ਸੰਗਿ ਗੁਰ ਉਬਰੇ ਪੁੰਨੁ ਸਤਿਗੁਰ ਕੇਰਾ ॥੨॥

I am a sinner, saved only by the Company of the Guru. This is the generous blessing of the True Guru. ||2||

ਸਭੁ ਜੀਉ ਪਿੰਡੁ ਮੁਖੁ ਨਕੁ ਦੀਆ ਵਰਤਣ ਕਉ ਪਾਈ ॥

He gave all beings souls, bodies, mouths, noses and water to drink.

ਅੰਨੁ ਖਾਣਾ ਕਪੜੁ ਪੈਨਣੁ ਦੀਆ ਰਸ ਅਨਿ ਭੋਗਾਈ ॥

He gave them corn to eat, clothes to wear, and other pleasures to enjoy.

ਜਿਨਿ ਦੀਏ ਸੁ ਚਿਤਿ ਨ ਆਵਈ ਪਸੂ ਹਉ ਕਰਿ ਜਾਈ ॥੩॥

But they do not remember the One who gave them all this. The animals think that they made themselves! ||3||

ਸਭੁ ਕੀਤਾ ਤੇਰਾ ਵਰਤਦਾ ਤੂੰ ਅੰਤਰਜਾਮੀ ॥

You made them all; You are all-pervading. You are the Inner-knower, the Searcher of hearts.

ਹਮ ਜੰਤ ਵਿਚਾਰੇ ਕਿਆ ਕਰਹ ਸਭੁ ਖੇਲੁ ਤੁਮ ਸੁਆਮੀ ॥

What can these wretched creatures do? This whole drama is Yours, O Lord and Master.

ਜਨ ਨਾਨਕੁ ਹਾਟਿ ਵਿਹਾੜਿਆ ਹਰਿ ਗੁਲਮ ਗੁਲਾਮੀ ॥੪॥੬॥੧੨॥੫੦॥

Servant Nanak was purchased in the slave-market. He is the slave of the Lord's slaves. ||4||6||12||50||